

ਗਉੜੀ ਮਹਲਾ ੯ ॥

Gauree, Ninth Mehl:

ਸਾਧੋ ਇਹੁ ਮਨੁ ਗਹਿਓ ਨ ਜਾਈ ॥

Holy Saadhus: this mind cannot be restrained.

ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥

Fickle desires dwell with it, and so it cannot remain steady. ||1||Pause||

ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥

The heart is filled with anger and violence, which cause all sense to be forgotten.

ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥

The jewel of spiritual wisdom has been taken away from everyone; nothing can withstand it. ||1||

ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥

The Yogis have tried everything and failed; the virtuous have grown weary of singing God's Glories.

ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥੨॥੪॥

O servant Nanak, when the Lord becomes merciful, then every effort is successful. ||2||4||